

ਸਤੱਵੀਂ ਸ਼੍ਰੇਣੀ
ਸਿਹਤ ਅਤੇ ਸਰੀਰਿਕ ਸਿੱਖਿਆ

ਲਿਖਤੀ ਭਾਗ

1. ਮਨੁੱਖੀ ਸਰੀਰ
2. ਸਰੀਰਿਕ ਸਮੱਚਥਾ ਅਤੇ ਕਸਰਤ ਦੇ ਲਾਭ
3. ਸਰੀਰਿਕ ਢਾਂਚਾ ਅਤੇ ਇਸਦੀਆਂ ਕਰੂਪੀਆਂ
4. ਖੇਡ ਸੱਟਾਂ ਅਤੇ ਇਸਦਾ ਇਲਾਜ
5. ਯੋਗ
6. ਖੇਡਾਂ ਦੀ ਮਹੱਤਤਾ
7. ਸਕਾਊਟਿੰਗ ਅਤੇ ਗਾਈਡਿੰਗ
8. ਨਸ਼ੀਲੇ ਪਦਾਰਥਾਂ ਦੇ ਮਾਰੂ ਪ੍ਰਭਾਵ ਅਤੇ ਬਚਾਅ ਦੇ ਤਰੀਕੇ

ਪ੍ਰਯੋਗੀ ਭਾਗ

ਪ੍ਰਯੋਗੀ ਭਾਗ ਵਿੱਚ ਉ, ਅ, ਈ, ਤੇ ਸ ਚਾਰ ਗਰੁੱਪ ਹਨ

ਨੋਟ:- ਹਰ ਵਿਦਿਆਰਥੀ ਲਈ ਇੱਕ ਖੇਡ ਦੀ ਚੋਣ ਕਰਨੀ ਜ਼ਰੂਰੀ ਹੈ।

ਲੜਕੀਆਂ ਲਈ ਖੇਡਾਂ:- ਫੁੱਟਬਾਲ, ਹਾਕੀ, ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਕਬੱਡੀ, ਕਸਤੀਆਂ, ਕ੍ਰਿਕਟ, ਬੈਡਮਿੰਟਨ, ਮੁੱਕੋਬਾਜ਼ੀ, ਤੈਰਾਕੀ ਅਤੇ ਖੋ-ਖੋ।

ਲੜਕੀਆਂ ਲਈ ਖੇਡਾਂ:- ਹਾਕੀ, ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਕਬੱਡੀ, ਖੋ-ਖੋ ਬੈਡਮਿੰਟਨ, ਸੋਫਟਬਾਲ ਅਤੇ ਤੈਰਾਕੀ।

ਗਰੁੱਪ (ਅ) ਐਥਲੈਟਿਕਸ

ਦੌੜਾਂ

ਲੜਕੀਆਂ:- (1) 50 ਮੀਟਰ (2) 200 ਮੀਟਰ

ਲੜਕੇ:- (1) 100 ਮੀਟਰ (2) 400 ਮੀਟਰ

ਛਾਲਾਂ :- ਲੰਭੀ ਛਾਲ ਜਾਂ ਉੱਚੀ ਛਾਲ

ਸੁੱਟਾਂ:- ਕ੍ਰਿਕਟ ਬਾਲ ਜਾਂ ਗੋਲਾ 6 ਪੋਂਡ (ਲੜਕੇ) 4 ਪੋਂਡ (ਲੜਕੀਆਂ)

ਗਰੁੱਪ (ਈ) ਜਮਨਾਸਟਿਕ

ਬਿਨਾਂ ਅਪਰੋਟਿਸ ਤੋਂ ਜਾਂ ਅਪਰੋਟਿਸ ਨਾਲ

ਗਰੁੱਪ (ਸ) ਹੇਠ ਲਿਖਿਆਂ ਵਿੱਚੋਂ ਵਿਦਿਆਰਥੀ ਕਿਸੇ ਇੱਕ ਦੀ ਚੋਣ ਕਰ ਸਕਦਾ ਹਨ।

(1) ਯੋਗ (2) ਲੋਕ-ਨਾਚ (3) ਕਲਾਸੀਵੈਟਿਕਸ (4) ਛੋਟੀਆਂ ਖੇਡਾਂ (5) ਰੀਲੇਜ਼

(ੴ) ਖੇਡਾਂ

(1) ਫੁੱਟਬਾਲ

1. ਪਹਿਲੀ ਸਕਿੱਲ ਦੀ ਦੁਹਰਾਈ

2. ਪਾਸ: ਛੋਟਾ ਪਾਸ ਅਤੇ ਲੰਮਾ ਪਾਸ ਸਿੱਧਾ, ਤਿਰਛਾ, ਪਾਸਿਆਂ 'ਤੇ ਅਤੇ ਜ਼ੋਝਿਆਂ ਵਿੱਚ ਪਾਸ

3. ਡਰਿਬਲਿੰਗ : - ਦੌੜਦੇ ਹੋਏ ਡਰਿਬਲ ਕਰਨਾ।

4. ਟਰੈਪ : ਸੋਲ ਟਰੈਪ, ਪੈਰ ਦੇ ਅੰਦਰਲੇ ਪਾਸੇ, ਸਾਹਮਣੇ ਤੋਂ ਆਏ ਸਾਈਡ ਤੋਂ ਟਰੈਪ ਕਰਨਾ।

(2) ਹੈਂਡਬਾਲ

1. ਮੁੱਢਲੀ ਸਕਿੱਲ ਦੀ ਦੁਹਰਾਈ
2. ਕੈਚਿੰਗ : ਛਾਤੀ 'ਤੇ ਅਤੇ ਪਾਸੇ ਤੋਂ
3. ਪਾਸਿੰਗ : ਫਲਿਕ ਪਾਸ ਅਤੇ ਪਿੱਛੇ ਤੋਂ ਪਾਸ
4. ਡਰਿਬਲਿੰਗ : ਨੀਵਾਂ ਅਤੇ ਉੱਚੀ

5. ਸ਼ੁਟਿੰਗ

6. ਟੀਮ ਬਚਾਓ : ਮੈਨ ਟੂ ਮੈਨ ਡੀਫੈਂਸ ਜਾਂ ਹਰ ਖਿਡਾਰੀ ਮਹਾਰ ਬਚਾਓ

(3) ਵਾਲੀਬਾਲ

1. ਪਾਸ : (ਉ) ਸਿਰ ਉਪਰੋਂ ਦੀ ਪਾਸ : ਬੈਕ ਰੋਲਿੰਗ ਨਾਲ ਦੋ ਹੱਥਾਂ ਦਾ ਪਾਸ
 - (ਅ) ਸਾਈਡ ਰੋਲਿੰਗ ਨਾਲ ਦੋ ਹੱਥਾਂ ਦਾ ਪਾਸ
 - (ਇ) ਜੰਪ ਅਤੇ ਪਾਸ

2. ਸਰਵਿਸ (ਉ) ਓਵਰ ਹੈਂਡ ਸਰਵਿਸ ਜਾਂ ਟੈਨਿਸ ਸਰਵਿਸ

- (ਆ) ਰਾਉਂਡ ਆਰਮ ਸਰਵਿਸ
- (ਇ) ਫਲਾਊਟਿੰਗ ਸਰਵਿਸ

3. ਸੈਟ ਅੱਪ (ਉ) ਇੱਕ ਦਮ ਸਮੈਸ਼ ਲਈ ਤਿਆਰ ਹੋਣਾ ਜਾਂ ਸਥਿਤੀ ਲੈਣਾ ਮੂਹ ਐਂਡ ਸੈਟ ਅੱਪ (ਪਿਛਲੇ ਜੋਨ ਤੋਂ)

4. ਨੈਟ ਰਿਕਵਰੀ :

- (ਉ) ਰੋਲਿੰਗ ਅਤੇ ਬਿਨਾਂ ਰੋਲਿੰਗ ਪਾਸ
- (ਅ) ਰੋਲਿੰਗ ਅਤੇ ਬਿਨਾਂ ਰੋਲਿੰਗ ਇੱਕ ਹੱਥ ਨਾਲ ਅੰਡਰ ਆਰਮ ਪਾਸ
5. ਹਮਲਾ (ਉ) ਸਮੈਸ਼ ਵਿੱਚ ਟਰਨ ਆਫ ਬਾਡੀ (ਸਰੀਰ ਨੂੰ ਘੁਮਾਕੇ)
 - (ਆ) ਸਮੈਸ਼ ਵਿੱਚ ਟਰਨ ਆਫ ਰਿਸਟ (ਗੁੱਟ ਘੁਮਾਕੇ ਸਮੈਸ਼)
 - (ਇ) ਰਾਉਂਡ ਆਰਮ ਸਮੈਸ਼

6. ਬਲਾਕ (ਉ) ਵੱਖ-ਵੱਖ ਹਮਲਿਆਂ ਵਿਰੁੱਧ ਦੁਹਰਾ ਬਲਾਕ

- (ਆ) ਯੱਕ ਦਮ ਹਮਲੇ ਵਿਰੁੱਧ ਦੁਹਰਾ ਬਲਾਕ

(4) ਬਾਸਕਟਬਾਲ

1. ਮੁੱਢਲੀ ਸਕਿੱਲ ਦੀ ਦੁਹਰਾਈ
2. ਪਾਸ : (ਉ) ਦੋ ਹੱਥਾਂ ਨਾਲ ਛਾਤੀ 'ਤੇ ਪਾਸ
 - (ਅ) ਬਾਊਂਸ ਪਾਸ ਦੋ ਹੱਥਾਂ ਨਾਲ
 - (ਇ) ਸਿਰ ਉੱਪਰੋਂ ਦੀ ਦੋ ਹੱਥਾਂ ਨਾਲ ਪਾਸ
3. ਡਰਿਬਲਿੰਗ : ਦੋਹਾਂ ਹੱਥਾਂ ਰਾਹੀਂ ਵਾਰੀ-ਵਾਰੀ ਸਪੀਡ ਨਾਲ
ਉੱਚੀ ਅਤੇ ਨੀਵਾਂ ਡਰਿਬਲ ਕਰਨੀ
4. ਸ਼ੁਟਿੰਗ (ਉ) ਦੋਹਾਂ ਹੱਥਾਂ ਨਾਲ ਸੈਟ ਸ਼ਾਟ
 - (ਅ) ਦੋ ਹੱਥਾਂ ਨਾਲ ਫਰੀ ਥਰੋਅ
 - (ਇ) ਲੇਅ ਅੱਪ ਸ਼ਾਟ
5. ਟੀਮ ਡੀਫੈਂਸ ਬਚਾਓ : ਮੈਨ ਟੂ ਮੈਨ ਡੀਫੈਂਸ

ਟੀਮ ਓਫੈਂਸ ਜਾਂ ਹਮਲਾ : ਫਾਸਟ ਬਰੋਕ ਓਫੈਂਸ

(5) ਹਾਕੀ

1. ਸਿੱਧੇ ਪੁਸ਼ ਨੂੰ ਰੋਕਣਾ (ਉ) ਵਾਪਸ ਪੁਸ਼ ਨੂੰ ਰੋਕਣਾ
(ਅ) ਪੁਸ਼ਿੰਗ ਆਨ ਦੀ ਰੋਂਗ ਛੁੱਟ
2. ਪਾਸ : (ਉ) ਬਰੋਅ ਪਾਸ
(ਅ) ਵਾਪਸ ਪਾਸ
3. ਬੁੱਲੀ, ਕਾਰਨਰ, ਪੈਨਲਟੀ ਸਟਰੋਕ, ਪੁਸ਼ ਇੱਨ ਅਤੇ ਗੋਲ ਕੀਪਿੰਗ ਕੇ ਵੱਖ-ਵੱਖ ਢੰਗ
4. ਟੈਕਲਿੰਗ
5. ਹਮਲੇ ਵਿੱਚ ਖੇਡਣ ਦੀ ਸਥਿਤੀ
6. ਬਚਾਉ ਵਿੱਚ ਖੇਡਣ ਦੀ ਸਥਿਤੀ

(6) ਕਿਕਟ

1. ਬੈਟਿੰਗ (ਉ) ਡੀਫੈਂਸਿਵ ਬੈਟਿੰਗ
(ਅ) ਪੁੱਲ ਕੱਟ
(ਇ) ਹੁੱਕ
2. ਬਾਊਲਿੰਗ (ਉ) ਬਾਲ ਨੂੰ ਛੱਡਣਾ
(ਅ) ਤੇਜ਼ ਬਾਊਲਿੰਗ
(ਇ) ਮੀਡੀਅਮ ਪੇਸ਼ ਬਾਊਲਿੰਗ
3. ਫੀਲਡਿੰਗ (ਉ) ਦੌੜਨਾ ਅਤੇ ਬਾਲ ਨੂੰ ਫੀਲਡ ਕਰਨਾ
(ਅ) ਵਿਕਟ ਕੀਪਿੰਗ
(ਇ) ਸਟੈਂਪ ਜਾਂ ਕਿੱਲੀਆਂ ਪਿੱਛੇ ਬਾਲ ਲੈਣੀ

(7) ਖੋ-ਖੋ

1. ਮੁੱਢਲੀ ਸਕਿੱਲ ਦੀ ਦੁਹਰਾਈ
2. ਚੇਜਿੰਗ ਸਕਿੱਲ : (ਉ) ਟਰੈਪਿੰਗ ਡਾਇਵ ਸਟੇਸ਼ਨਰੀ ਜਾਂ ਉਸੇ ਜਗ੍ਹਾਂ ਤੇ ਖੜ੍ਹਾ ਕੇ ਡਾਇਵ ਕਰਨਾ
(ਅ) ਪੈਰ ਨੂੰ ਕਿਸੇ ਵੀ ਹੱਥ ਨਾਲ ਛੁਹਣਾ
3. ਦੌੜਨ ਦੇ ਤਰੀਕੇ : ਚੇਜਰ ਲਈ ਵੱਖ-ਵੱਖ ਦੌੜਨ ਦੇ ਤਰੀਕੇ ਜਾਂ ਕਲਾ

(8) ਬੈਡਮਿੰਟਨ

1. ਸਟਰੋਕ (ਉ) ਨੈੱਟ ਸਟਰੋਕ
(ਅ) ਲਿਫਟ ਸਟਰੋਕ
(ਇ) ਰੱਸ ਕਰਨਾ
(ਸ) ਕਰਾਸ ਕਰਨਾ
2. ਸ਼ਾਟ (ਉ) ਸਾਹਮਣੇ ਤੋਂ ਅੱਗੇ ਪਿੱਛੇ ਹੱਥ ਤੋਂ ਸ਼ਾਟ ਕਰਨਾ
(1) ਅਟੈਕਿੰਗ ਟੋਸ
(2) ਡੀਫੈਂਸਿਵ ਟੋਸ
3. ਸਰਵਿਸ ਅਤੇ ਪ੍ਰਾਪਤੀ (ਉ) ਸ਼ਾਟ ਸਰਵਿਸ
(ਅ) ਉੱਚੀ ਸਰਵਿਸ
(ਇ) ਫਲਿਕ ਸਰਵਿਸ

4. ਸ਼ਾਟ ਗੀਸੀਵ ਜਾਂ ਪ੍ਰਾਪਤ ਕਰਨਾ : ਸਾਹਮਣੇ ਹੱਥ ਨਾਲ ਜਾਂ ਪਿੱਛੇ ਹੱਥ ਨਾਲ

(9) ਬਾਕਸਿੰਗ

1. ਛੁੱਟ ਵਰਕ (ਪੈਰਾਂ ਦਾ ਕੰਮ)

2. ਪੰਚਿਗ ਬੈਗ ਤੇ ਅਭਿਆਸ

3. ਮੁੱਢਲੇ ਬਚਾਓ ਕਰਨ ਦੇ ਤਰੀਕੇ

4. ਮੁੱਢਲੇ ਹਮਲੇ

(10) ਕੁਝਤੀਆਂ

1. ਇੱਕਹਗੀ ਲੱਤ ਦੀ ਪਕੜ ਅਤੇ ਦੂਹਗੀ ਲੱਤ ਦੀ ਪਕੜ

2. ਹਮਲਾ ਤੇ ਬਚਾਓ

3. ਨਕਾਲ ਅਤੇ ਇਸਦਾ ਬਚਾਓ

4. ਢਾਕ ਅਤੇ ਇਸਦਾ ਵਿਰੋਧ

5. ਧੋਬੀ ਅਤੇ ਇਸਦਾ ਵਿਰੋਧ

6. ਰੂਮ (ਬੈਠਣਾ ਅਤੇ ਉਠਣਾ)

7. ਕਾਗੜਾ ਅਤੇ ਇਸਦਾ ਵਿਰੋਧ

(11) ਕਬੱਡੀ

1. ਹਮਲੇ ਲਈ ਸਕਿਲ: ਐਰੋਕਿੱਕ, ਕਰਵ ਕਿੱਕ, ਰੋਲ ਕਿੱਕ

2. ਬਚਾਓ ਲਈ ਸਕਿਲ: ਟਰੰਕ ਕੈਚ, ਸ਼ੋਲਡਰ ਕੈਚ, ਚੇਨ ਦਾ ਫਾਰਮੇਸ਼ਨ ਨੋ ਕਰੋਸ ਪਲੇਅ

3. ਲੀਡਾਪੱਪ ਗੇਮ: ਲੰਗੜੀ ਕਬੱਡੀ, ਫੜੇ ਹੋਏ ਖਿਡਾਰੀ ਨੂੰ ਛੱਡਣਾ

4. ਟੋਸ, ਬੋਨਸ, ਲੋਨਾ

5. ਨੈਸ਼ਨਲ ਸਟਾਇਲ ਅਤੇ ਪੰਜਾਬ ਸਟਾਇਲ ਖੇਡ ਦਾ ਅਭਿਆਸ ਕਰਨਾ।

(12) ਤੈਰਾਕੀ

1. ਬੈਕ ਸਟਰੋਕ

2. ਬਰੈਸਟ ਸਟਰੋਕ

3. ਫਰੀ ਸਟਾਇਲ

4. ਸਟਾਰਟ ਐਂਡ ਟਰਨ ਸਟਾਰਟ :

(ਉ) ਗਰੈਬ

(ਅ) ਕੋਨਵੈਨਸ਼ਨਲ (ਸਰਕੂਲਰ ਆਰਮ ਸਵਿੰਗ)

(ਇ) ਬੰਚ ਸਟਾਰਟ

(ਸ) ਟਰੈਕ ਸਟਾਰਟ ਟਰਨ:

(ਉ) ਲੈਟਰਨ

(ਅ) ਪਿਵਟ

(ਇ) ਬਰੋਅ ਅਵੇ ਅਟਰਨ

(ਸ) ਡਲਿਪ ਟਰਨ

(13) ਜਿਮਨਾਸਟਿਕ

ਗਰੁੱਪ (ਇ)

ਲੜਕਿਆਂ ਲਈ :

1. ਜ਼ਮੀਨ ਅਤੇ ਕਸਰਤਾਂ (ਉ) ਫਾਰਵਰਡ ਰੋਲ ਟੂ ਹੈਂਡ ਸਟੈਂਡ

(ਅ) ਬੈਕ ਵਰਡ ਰੋਲ ਟੂ ਹੈਂਡ ਸਟੈਂਡ

2. ਵਾਲਟਿੰਗ ਬਾਕਸ (ਉ) ਸਪਲਿਟ ਵਾਲਟ

(ਅ) ਬਰੋਅ ਵਾਲਟ

(ਇ) ਹੈਂਡ ਸਟੈਂਡ ਵਿੱਚ ਕਾਰਟ ਵੀਲ

3. ਪੈਰਲਲ ਬਾਰ: (ਉ) ਅੱਪ ਸਟਾਰਟ

(ਅ) ਫਰੰਟ ਅੱਪ ਰਾਈਜ਼

(ਇ) ਸ਼ੋਲਡਰ ਸਟੈਂਡ

(ਸ) ਹੈਂਡ ਸਟੈਂਡ

(14) ਸੈਫਟ ਬਾਲ

1. ਸਟਰਾਈਕਰ: ਪੂਰੀ ਸਾਵਿੰਗ, ਅੱਧੀ ਸਾਵਿੰਗ ਅਤੇ ਬੰਟ

2. ਪੀਚਿੰਗ: ਇਨ ਸਵਿੰਗਾ, ਆਊਟ ਸਵਿੰਗਾ, ਰਾਈਜ਼ਰ, ਡਿੱਪ ਬਾਲ
3. ਫੀਲਡ ਪਲੇਸ: ਪਹਿਲਾ ਬੇਸ, ਦੂਜਾ ਬੇਸ, ਤੀਜਾ ਬੇਸ, ਸੋਰਟ ਸਟੋਪਰ, ਲੈਠਟ ਫੀਲਡ, ਰਾਈਟ ਫੀਲਡ, ਸੈਂਟਰ ਫੀਲਡ,
- ਬਿੱਚਰ ਅਤੇ ਕੈਚਰ
4. ਬੇਸਟ ਬੇਸ ਦੌੜ

ਲੜਕੀਆਂ ਲਈ :

1. ਜ਼ਮੀਨ ਅਤੇ ਕਸਰਤਾਂ (ਉ) ਫਾਰਵਰਡ ਰੋਲ ਟੂ ਹੈਂਡ ਸਟੈਂਡ
 (ਅ) ਬੈਕ ਵਰਡ ਰੋਲ ਟੂ ਹੈਂਡ ਸਟੈਂਡ
 (ਇ) ਰਾਊਂਡ ਆਫ
 (ਸ) ਸਲੋਅ ਬੈਕ ਹੈਂਡ ਸਪਰਿੰਗ
2. ਵਾਲਟਿੰਗ ਬਾਕਸ (ਉ) ਸਪਲਿਟ ਵਾਲਟ
 (ਅ) ਬਰੋਅ ਵਾਲਟ
3. ਬੀਮ (ਉ) ਫਾਰਵਰਡ ਰੋਲ
 (ਅ) ਬੈਕ ਵਰਡ ਰੋਲ ਟੂ ਹੈਂਡ ਸਟੈਂਡ
 (ਇ) ਕਾਰਟ ਵੀਲ
 (ਸ) ਬਰਿੱਜ
 (ਹ) ਬੈਲੈਸ

ਗਰੁੱਪ (ਸ) ਵਿਦਿਆਰਥੀ ਹੇਠ ਲਿਖੀਆਂ ਵਿੱਚੋਂ ਕੋਈ ਇੱਕ ਦੀ ਚੋਣ ਕਰ ਸਕਦੇ ਹਨ:

1. ਯੋਗ 2. ਕੈਲਸਬੈਨਿਕ, ਲੋਕ ਨਾਚ, ਛੋਟੀਆਂ ਖੇਡਾਂ ਅਤੇ ਗੀਲੇਜ਼
1. ਯੋਗ (ਉ) ਤਾੜ ਆਸਣ (ਅ) ਭੁਜੰਗ ਆਸਣ (ਇ) ਪਸਚਿਮ ਉਤਾਨ ਆਸਣ (ਸ) ਪਦਮ ਆਸਣ
2. ਕੈਲਿਸਬੈਨਿਕ (ਉ) ਮੁੱਢਲੀ ਸਕਿੱਲ ਦੀ ਦੁਹਰਾਈ
 (ਅ) ਲੋੜੀਅਮ ਕਸਤਰਾਂ
3. ਲੋਕ ਨਾਚ (ਉ) ਮੁੱਢਲੀ ਸਕਿੱਲ ਦੀ ਦੁਹਰਾਈ
 (ਅ) ਲੜਕਿਆਂ ਲਈ ਭੰਗੜੇ ਦੇ ਸਟੈਪਸ
 (ਇ) ਲੜਕੀਆਂ ਲਈ : ਰਿੱਧੇ ਦੇ ਸਟੈਪਸ
4. ਛੋਟੀਆਂ ਖੇਡਾਂ ਅਧਿਆਪਕ ਆਪਣੀ ਯੂਝ ਅਨੁਸਾਰ ਖੇਡਾਂ ਦੀ ਚੋਣ ਕਰਵਾ ਸਕਦਾ ਹੈ
5. ਗੀਲੇਜ਼ (ਉ) ਸਰਕਲ ਹੋਪਿੰਗ ਗੀਲੇਜ਼ (ਅ) ਥੋ-ਥੋ ਗੰਲੇਜ਼ (ਇ) ਸਾਇਕਲ ਹੋਪਿੰਗ ਗੀਲੇਜ਼
 ਮੁੱਲੰਅੰਕਣ ਦੀ ਵਿਧੀ

ਪੁਸਤਕ: ਸਿਹਤ ਤੇ ਸਰੀਰਕ ਸਿੱਖਿਆ - 7 (ਅੰਗਰੇਜ਼ੀ ਹਿੰਦੀ ਅਤੇ ਪੰਜਾਬੀ ਮਾਧਿਅਮ)
(ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪ੍ਰਕਾਸ਼ਨ)